

India's rapid response team to Kuwait for combating COVID-19

April 11, 2020

ਕੋਵਿਡ -19 ਦਾ ਮੁਕਾਬਲਾ ਕਰਨ ਲਈ ਭਾਰਤ ਵੱਲੋਂ ਕੁਵੈਤ ਨੂੰ ਭੇਜੀ ਗਈ ਤੇਜ਼ ਕਾਰਵਾਈ ਟੀਮ 11 ਅਪ੍ਰੈਲ, 2020

ਦੁਨੀਆਂ ਭਰ ਵਿੱਚ ਫੈਲੀ ਕੋਵਿਡ -19 ਮਹਾਂਮਾਰੀ ਦੇ ਖਿਲਾਫ ਸਮੂਹਿਕ ਜੰਗ ਵਿੱਚ ਕੁਵੈਤ ਰਾਜ ਸਰਕਾਰ ਦੇ ਯਤਨਾਂ ਨੂੰ ਮਜ਼ਬੂਤੀ ਦੇਣ ਲਈ 15 ਭਾਰਤੀ ਡਾਕਟਰਾਂ ਅਤੇ ਸਿਹਤ ਦੇਖਭਾਲ ਪੇਸ਼ੇਵਰਾਂ ਦੀ ਇੱਕ ਟੀਮ ਅੱਜ ਕੁਵੈਤ ਪੁੱਜੀ। ਇਸ ਮੈਡੀਕਲ ਟੀਮ ਦੇ ਕੁਵੈਤ ਵਿੱਚ ਦੋ ਹਫ਼ਤੇ ਰਹਿਣ ਦੀ ਆਸ ਹੈ, ਜਿਸ ਦੌਰਾਨ ਉਹ ਪੀੜਤਾਂ ਦੀ ਜਾਂਚ ਅਤੇ ਇਲਾਜ ਅਤੇ ਉਨ੍ਹਾਂ ਦੇ ਕਾਮਿਆਂ ਨੂੰ ਸਿਖਲਾਈ ਦੇਣ ਦੇ ਮਾਮਲੇ 'ਚ ਡਾਕਟਰੀ ਸਹਾਇਤਾ ਪ੍ਰਦਾਨ ਕਰੇਗੀ। ਇਹ ਤੇਜ਼ ਕਾਰਵਾਈ ਟੀਮ ਕੁਵੈਤ ਰਾਜ ਦੀ ਸਰਕਾਰ ਦੀ ਬੇਨਤੀ 'ਤੇ ਭੇਜੀ ਗਈ ਹੈ।

ਭਾਰਤੀ ਡਾਕਟਰੀ ਮਾਹਰਾਂ ਦਾ ਕੁਵੈਤ ਪੁੱਜਣਾ ਹਾਲ ਵਿੱਚ ਹੀ ਭਾਰਤੀ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਅਤੇ ਕੁਵੈਤ ਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼ੇਖ ਸਬਾਹ ਅਲ-ਖਾਲਿਦ ਅਲ-ਹਮਦ ਅਲ-ਸਬਾਹ ਦਰਮਿਆਨ ਟੈਲੀਫੋਨ 'ਤੇ ਹੋਈ ਗੱਲਬਾਤ ਤੋਂ ਬਾਅਦ ਵਾਪਰਿਆ ਹੈ, ਜਿਸ ਦੌਰਾਨ ਇਸ ਵਿਸ਼ਵਵਿਆਪੀ ਮਹਾਂਮਾਰੀ ਦੇ ਖਿਲਾਫ ਇੱਕਜੁਟਤਾ ਨਾਲ ਕੋਸ਼ਿਸ਼ਾਂ ਕਰਨ ਉੱਤੇ ਸਹਿਮਤੀ ਹੋਈ ਸੀ। ਇਸ ਤੋਂ ਬਾਅਦ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਅਤੇ ਉਨ੍ਹਾਂ ਦੇ ਕੁਵੈਤੀ ਹਮਰੁਤਬਾ ਨੇ ਕੁਵੈਤ ਦੇ ਮੌਜੂਦਾ ਹਾਲਾਤ ਬਾਰੇ ਵਿਚਾਰ ਵਟਾਂਦਰਾ ਕਰਨ ਅਤੇ ਇਸ ਚੁਣੌਤੀਪੂਰਨ ਸਮੇਂ ਦੌਰਾਨ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕੇ ਲੱਭਣ ਲਈ ਟੈਲੀਫੋਨ 'ਤੇ ਗੱਲਬਾਤ ਕੀਤੀ।

ਭਾਰਤ ਅਤੇ ਕੁਵੈਤ ਦਰਮਿਆਨ ਇਤਿਹਾਸਕ, ਸਭਿਆਚਾਰਕ, ਆਰਥਿਕ ਅਤੇ ਲੋਕਾਂ ਦੇ ਆਪਸੀ ਸੰਪਰਕਾਂ ਤੇ ਅਧਾਰਤ ਮਜ਼ਬੂਤ ਸਾਂਝੇਦਾਰੀ ਹੈ। ਕੁਵੈਤ ਰਾਜ ਵਿੱਚ ਰਹਿ ਰਹੇ ਭਾਰਤੀਆਂ ਦਾ ਲਗਭਗ ਦਸ ਲੱਖ ਦੀ ਆਬਾਦੀ ਵਾਲਾ ਸਭ ਤੋਂ ਵੱਡਾ ਪ੍ਰਵਾਸੀ ਸਮੂਹ ਹੈ। ਭਾਰਤ ਆਪਣੇ ਵਿਆਪਕ ਗੁਆਂਢ ਅੰਦਰ ਇਸ ਖਤਰੇ ਨਾਲ ਕਾਰਗਰ ਢੰਗ ਨਾਲ ਨਜਿੱਠਣ ਦੇ ਯਤਨਾਂ ਨੂੰ ਹੋਰ ਮਜ਼ਬੂਤੀ ਦੇਣ ਲਈ ਕੁਵੈਤ ਦੀ ਮਦਦ ਕਰ ਰਿਹਾ ਹੈ।

ਨਵੀਂ ਦਿੱਲੀ

11 ਅਪ੍ਰੈਲ, 2020

DISCLAIMER: This is an approximate translation. The original is available in English on MEA's website and may be referred to as the official press release.

